

ਬਿਲਾਵਲੁ ਗੋਂਡ ॥

Bilaaval Gond:

ਆਜੁ ਨਾਮੇ ਬੀਠਲੁ ਦੇਖਿਆ ਮੂਰਖ ਕੋ ਸਮਝਾਉ ਰੇ ॥ ਰਹਾਉ ॥

Today, Naam Dayv saw the Lord, and so I will instruct the ignorant. ||Pause||

ਪਾਂਡੇ ਤੁਮਰੀ ਗਾਇਤ੍ਰੀ ਲੋਧੇ ਕਾ ਖੇਤੁ ਖਾਤੀ ਥੀ ॥

O Pandit, O religious scholar, your Gayatri was grazing in the fields.

ਲੈ ਕਰਿ ਠੇਗਾ ਟਗਰੀ ਤੇਰੀ ਲਾਂਗਤ ਲਾਂਗਤ ਜਾਤੀ ਥੀ ॥੧॥

Taking a stick, the farmer broke its leg, and now it walks with a limp. ||1||

ਪਾਂਡੇ ਤੁਮਰਾ ਮਹਾਦੇਉ ਧਉਲੇ ਬਲਦ ਚੜਿਆ ਆਵਤੁ ਦੇਖਿਆ ਥਾ ॥

O Pandit, I saw your great god Shiva, riding along on a white bull.

ਮੋਦੀ ਕੇ ਘਰ ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ ॥੨॥

In the merchant's house, a banquet was prepared for him - he killed the merchant's son. ||2||

ਪਾਂਡੇ ਤੁਮਰਾ ਰਾਮਚੰਦੁ ਸੋ ਭੀ ਆਵਤੁ ਦੇਖਿਆ ਥਾ ॥

O Pandit, I saw your Raam Chand coming too

ਰਾਵਨ ਸੇਤੀ ਸਰਬਰ ਹੋਈ ਘਰ ਕੀ ਜੋਇ ਗਵਾਈ ਥੀ ॥੩॥

; he lost his wife, fighting a war against Raawan. ||3||

ਹਿੰਦੂ ਅੰਨ੍ਹਾ ਤੁਰਕੂ ਕਾਣਾ ॥

The Hindu is sightless; the Muslim has only one eye.

ਦੁਹਾਂ ਤੇ ਗਿਆਨੀ ਸਿਆਣਾ ॥

The spiritual teacher is wiser than both of them.

ਹਿੰਦੂ ਪੂਜੈ ਦੇਹੁਰਾ ਮੁਸਲਮਾਣੁ ਮਸੀਤਿ ॥

The Hindu worships at the temple, the Muslim at the mosque.

ਨਾਮੇ ਸੋਈ ਸੇਵਿਆ ਜਹ ਦੇਹੁਰਾ ਨ ਮਸੀਤਿ ॥੪॥੩॥੭॥

Naam Dayv serves that Lord, who is not limited to either the temple or the mosque. ||4||3||7||